

ਧਨਾਸਰੀ ਮਹਲਾ ੪ ॥

Dhanaasaree, Fourth Mehl:

ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਉਤਮ ਬਾਨੀ ॥

All the Sikhs and servants come to worship and adore You; they sing the sublime Bani of the Lord, Har, Har.

ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ
॥੧॥

Their singing and listening is approved by the Lord; they accept the Order of the True Guru as True, totally True. ||1||

ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥

Chant the Lord's Praises, O Siblings of Destiny; the Lord is the sacred shrine of pilgrimage in the terrifying world-ocean.

ਹਰਿ ਦਰਿ ਤਿਨ ਕੀ ਉਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥

They alone are praised in the Court of the Lord, O Saints, who know and understand the Lord's sermon. ||Pause||

ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥

He Himself is the Guru, and He Himself is the disciple; the Lord God Himself plays His wondrous games.

ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ

॥੨॥੫॥੧੧॥

O servant Nanak, he alone merges with the Lord, whom the Lord Himself merges; all the others are forsaken, but the Lord loves him. ||2||5||11||